

TODAY'S HUKAMNAMA FROM SRI DARBAR SAHIB, Sri Amritsar.

ਗੁਜਰੀ ਮਹਲਾ ੫ ॥

ਮਾਤ ਪਿਤਾ ਭਾਈ ਸੁਡ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ
ਸਾਥਿ ਨ ਚਾਲੈ ਭੋਰਾ॥ ੧॥ ਠਾਕੁਰ ਤੁਝ ਬਿਨੁ ਆਹਿ ਨ ਮੌਰਾ॥ ਮੋਹਿ ਅਨਾਥ ਨਿਰਗੁਨ ਗੁਣ
ਨਾਹੀ ਮੈ ਆਹਿਓ ਤੁਮ੍ਰਾ ਧੋਰਾ॥ ੧॥ ਰਹਾਉ॥ ਬਲਿ ਬਲਿ ਬਲਿ ਬਲਿ ਚਰਣ ਤੁਮਾਰੇ ਈਹਾ
ਊਹਾ ਤੁਮਾਰਾ ਜੋਰਾ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ॥
੨॥੨॥੧੬॥

(ਅੰਗ: ੪੯੯)

ਪੰਜਾਬੀ ਵਿਆਖਿਆ:

ਗੁਜਰੀ ਮਹਲਾ ੫ ॥

ਹੇ ਭਾਈ ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ—ਇਹਨਾਂ ਦਾ ਆਸਰਾ ਕਮਜ਼ੋਰ ਆਸਰਾ
ਹੈ । ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ
ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ । ੧। ਹੇ ਮਾਲਕ ਪ੍ਰਭੂ ! ਤੈਥੋਂ ਬਿਨਾ ਮੇਰਾ (ਹੋਰ
ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ
ਹੀ ਆਸਰਾ ਤੱਕਿਆ ਹੈ । ੧। ਰਹਾਉ। ਹੇ ਪ੍ਰਭੂ ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ
ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ !
(ਆਖ—ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ
ਦੀ ਮੁਖਾਜੀ ਖਤਮ ਹੋ ਗਈ । ੨।੨।੧੬।

English Translation:

GUJRI, FIFTH MEHL:

Mother, father, siblings, children and relatives — their power is insignificant. I have seen the many pleasures of Maya, but none goes with them in the end. || 1 || O Lord Master, other than You, no one is mine. I am a worthless orphan, devoid of merit; I long for Your Support. || 1 || Pause || I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. || 2 || 7 || 16 ||

<https://sikhizm.com/hukamnama/maat-pita-bhai-sut-bandhap/>

(Page: 499)